

ਨਟ ਮਹਲਾ ੪ ॥

Nat, Fourth Mehl:

ਰਾਮ ਹਮ ਪਾਥਰ ਨਿਰਗੁਨੀਆਰੇ ॥

O Lord, I am an unworthy stone.

ਕ੍ਰਿਪਾ ਕ੍ਰਿਪਾ ਕਰਿ ਗੁਰੂ ਮਿਲਾਏ ਹਮ ਪਾਹਨ ਸਬਦਿ ਗੁਰ ਤਾਰੇ ॥੧॥ ਰਹਾਉ ॥

The Merciful Lord, in His Mercy, has led me to meet the Guru; through the Word of the Guru's Shabad, this stone is carried across. ||1||Pause||

ਸਤਿਗੁਰ ਨਾਮੁ ਦ੍ਰਿੜਾਏ ਅਤਿ ਮੀਠਾ ਮੈਲਾਗਰੁ ਮਲਗਾਰੇ ॥

The True Guru has implanted within me the exceedingly sweet Naam, the Name of the Lord; it is like the most fragrant sandalwood.

ਨਾਮੈ ਸੁਰਤਿ ਵਜੀ ਹੈ ਦਹ ਦਿਸਿ ਹਰਿ ਮੁਸਕੀ ਮੁਸਕ ਗੰਧਾਰੇ ॥੧॥

Through the Name, my awareness extends in the ten directions; the fragrance of the fragrant Lord permeates the air. ||1||

ਤੇਰੀ ਨਿਰਗੁਣ ਕਥਾ ਕਥਾ ਹੈ ਮੀਠੀ ਗੁਰਿ ਨੀਕੇ ਬਚਨ ਸਮਾਰੇ ॥

Your unlimited sermon is the most sweet sermon; I contemplate the most Sublime Word of the Guru.

ਗਾਵਤ ਗਾਵਤ ਹਰਿ ਗੁਨ ਗਾਏ ਗੁਨ ਗਾਵਤ ਗੁਰਿ ਨਿਸਤਾਰੇ ॥੨॥

Singing, singing, I sing the Glorious Praises of the Lord; singing His Glorious Praises, the Guru saves me. ||2||

ਬਿਬੇਕੁ ਗੁਰੂ ਗੁਰੂ ਸਮਦਰਸੀ ਤਿਸੁ ਮਿਲੀਐ ਸੰਕ ਉਤਾਰੇ ॥

The Guru is wise and clear; the Guru looks upon all alike. Meeting with Him, doubt and skepticism are removed.

ਸਤਿਗੁਰ ਮਿਲੀਐ ਪਰਮ ਪਦੁ ਪਾਇਆ ਹਉ ਸਤਿਗੁਰ ਕੈ ਬਲਿਹਾਰੇ ॥੩॥

Meeting with the True Guru, I have obtained the supreme status. I am a sacrifice to the True Guru. ||3||

ਪਾਖੰਡ ਪਾਖੰਡ ਕਰਿ ਕਰਿ ਭਰਮੇ ਲੋਭੁ ਪਾਖੰਡੁ ਜਗਿ ਬੁਰਿਆਰੇ ॥

Practicing hypocrisy and deception, people wander around in confusion. Greed and hypocrisy are evils in this world.

ਹਲਤਿ ਪਲਤਿ ਦੁਖਦਾਈ ਹੋਵਹਿ ਜਮਕਾਲੁ ਖੜਾ ਸਿਰਿ ਮਾਰੇ ॥੪॥

In this world and the next, they are miserable; the Messenger of Death hovers over their heads, and strikes them down. ||4||

ਉਗਵੈ ਦਿਨਸੁ ਆਲੁ ਜਾਲੁ ਸਮਾਲੈ ਬਿਖੁ ਮਾਇਆ ਕੇ ਬਿਸਥਾਰੇ ॥

At the break of day, they take care of their affairs, and the poisonous entanglements of Maya.

ਆਈ ਰੈਨਿ ਭਇਆ ਸੁਪਨੰਤਰੁ ਬਿਖੁ ਸੁਪਨੈ ਭੀ ਦੁਖ ਸਾਰੇ ॥੫॥

When night falls, they enter the land of dreams, and even in dreams, they take care of their corruptions and pains. ||5||

ਕਲਰੁ ਖੇਤੁ ਲੈ ਕੂੜੁ ਜਮਾਇਆ ਸਭ ਕੂੜੈ ਕੇ ਖਲਵਾਰੇ ॥

Taking a barren field, they plant falsehood; they shall harvest only falsehood.

ਸਾਕਤ ਨਰ ਸਭਿ ਭੁਖ ਭੁਖਾਨੇ ਦਰਿ ਠਾਢੇ ਜਮ ਜੰਦਾਰੇ ॥੬॥

The materialistic people shall all remain hungry; the brutal Messenger of Death stands waiting at their door. ||6||

ਮਨਮੁਖ ਕਰਜੁ ਚੜਿਆ ਬਿਖੁ ਭਾਰੀ ਉਤਰੈ ਸਬਦੁ ਵੀਚਾਰੇ ॥

The self-willed manmukh has accumulated a tremendous load of debt in sin; only by contemplating the Word of the Shabad, can this debt be paid off.

ਜਿਤਨੇ ਕਰਜ ਕਰਜ ਕੇ ਮੰਗੀਏ ਕਰਿ ਸੇਵਕ ਪਗਿ ਲਗਿ ਵਾਰੇ ॥੭॥

As much debt and as many creditors as there are, the Lord makes them into servants, who fall at his feet. ||7||

ਜਗੰਨਾਥ ਸਭਿ ਜੰਤੂ ਉਪਾਏ ਨਕਿ ਖੀਨੀ ਸਭ ਨਥਹਾਰੇ ॥

All the beings which the Lord of the Universe created - He puts the rings through their noses, and leads them all along.

ਨਾਨਕ ਪ੍ਰਭੁ ਖਿਚੈ ਤਿਵ ਚਲੀਐ ਜਿਉ ਭਾਵੈ ਰਾਮ ਪਿਆਰੇ ॥੮॥੨॥

O Nanak, as God drives us on, so do we follow; it is all the Will of the Beloved Lord. ||8||2||